

ਬਿਲਾਵਲੁ ਮਹਲਾ ੫ ॥

Bilaaval, Fifth Mehl:

ਜੀਅ ਜੰਤ ਸੁਖੁਸੰਨ ਭਏ ਦੇਖਿ ਪ੍ਰਭ ਪਰਤਾਪ ॥

All beings and creatures are totally pleased, gazing on God's glorious radiance.

ਕਰਜੁ ਉਤਾਰਿਆ ਸਤਿਗੁਰੂ ਕਰਿ ਆਹਰੁ ਆਪ ॥੧॥

The True Guru has paid off my debt; He Himself did it. ||1||

ਖਾਤ ਖਰਚਤ ਨਿਬਹਤ ਰਹੈ ਗੁਰ ਸਬਦੁ ਅਖੁਟ ॥

Eating and expending it, it is always available; the Word of the Guru's Shabad is inexhaustible.

ਪੂਰਨ ਭਈ ਸਮਗਰੀ ਕਬਹੂ ਨਹੀ ਤੂਟ ॥੧॥ ਰਹਾਉ ॥

Everything is perfectly arranged; it is never exhausted. ||1||Pause||

ਸਾਧਸੰਗਿ ਆਰਾਧਨਾ ਹਰਿ ਨਿਧਿ ਆਪਾਰ ॥

In the Saadh Sangat, the Company of the Holy, I worship and adore the Lord, the infinite treasure.

ਧਰਮ ਅਰਥ ਅਰੁ ਕਾਮ ਮੋਖ ਦੇਤੇ ਨਹੀ ਬਾਰ ॥੨॥

He does not hesitate to bless me with Dharmic faith, wealth, sexual success and liberation. ||2||

ਭਗਤ ਅਰਾਧਹਿ ਏਕ ਰੰਗਿ ਗੋਬਿੰਦ ਗੁਪਾਲ ॥

The devotees worship and adore the Lord of the Universe with single-minded love.

ਰਾਮ ਨਾਮ ਧਨੁ ਸੰਚਿਆ ਜਾ ਕਾ ਨਹੀ ਸੁਮਾਰੁ ॥੩॥

They gather in the wealth of the Lord's Name, which cannot be estimated. ||3||

ਸਰਨਿ ਪਰੇ ਪ੍ਰਭ ਤੇਰੀਆ ਪ੍ਰਭ ਕੀ ਵਡਿਆਈ ॥

O God, I seek Your Sanctuary, the glorious greatness of God. Nanak:

ਨਾਨਕ ਅੰਤੁ ਨ ਪਾਈਐ ਬੇਅੰਤੁ ਗੁਸਾਈ ॥੪॥੩੨॥੬੨॥

Your end or limitation cannot be found, O Infinite World-Lord. ||4||32||62||